

ਸ੍ਰੀ ਸੈਣੁ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥ ੧॥ ਮੰਗਲਾ ਹਰਿ  
 ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੇ ॥ ੧॥ ਰਹਾਉ ॥ ਉਤਮੁ ਦੀਅਰਾ ਨਿਰਮਲ ਬਾਤੀ ॥  
 ਤੁਹੀ ਨਿਰੰਜਨੁ ਕਮਲਾ ਪਾਤੀ ॥ ੨॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ  
 ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥੧੨॥ {ਪੰਨਾ 695}

ਪਦਅਰਥ:- ਘ੍ਰਿਤ—ਘਿਉ। ਸਾਜਿ—ਸਾਜ ਕੇ, ਬਣਾ ਕੇ, ਇਕੱਠੀਆਂ ਕਰ ਕੇ। ਵਾਰਨੇ ਜਾਉ—ਮੈਂ ਸਦਕੇ ਜਾਂਦਾ  
 ਹਾਂ। ਕਮਲਾਪਤੀ—ਲੱਛਮੀ ਦਾ ਪਤੀ ਪਰਮਾਤਮਾ।1।

ਮੰਗਲੁ—ਆਨੰਦ, ਸੁਖਦਾਈ ਸੁਲੱਖਣੀ ਮਰਯਾਦਾ। ਰਾਜਾ—ਮਾਲਕ। ਕੇ—ਦਾ (ਭਾਵ, ਦਾ ਬਖਸ਼ਿਆ  
 ਹੋਇਆ)।1। ਰਹਾਉ।

ਦੀਅਰਾ—ਸੋਹਣਾ ਜਿਹਾ ਦੀਵਾ। ਨਿਰਮਲ—ਸਾਫ਼। ਨਿਰੰਜਨੁ—ਮਾਇਆ ਤੋਂ ਰਹਿਤ।2।

ਰਾਮਾ ਭਗਤਿ—ਪਰਮਾਤਮਾ ਦੀ ਭਗਤੀ ਦੀ ਰਾਹੀਂ। ਰਾਮਾਨੰਦੁ—{ਰਾਮ+ਆਨੰਦ} ਪਰਮਾਤਮਾ (ਦੇ ਮੇਲ) ਦਾ  
 ਆਨੰਦ। ਪੂਰਨ—ਸਰਬ-ਵਿਆਪਕ। ਬਖਾਨੈ—ਉਚਾਰਦਾ ਹੈ, ਗੱਲਾਂ ਕਰਦਾ ਹੈ।3।

ਮਦਨ ਮੂਰਤਿ—ਉਹ ਮੂਰਤਿ ਜਿਸ ਨੂੰ ਵੇਖ ਕੇ ਮਸਤੀ ਆ ਜਾਏ, ਸੋਹਣੇ ਸਰੂਪ ਵਾਲਾ। ਭੈ ਤਾਰਿ—ਡਰਾਂ ਤੋਂ ਪਾਰ  
 ਲੰਘਾਉਣ ਵਾਲਾ। ਗੋਬਿੰਦ—{ਗੋ-ਸ੍ਰਿਸ਼ਟੀ। ਬਿੰਦ—ਜਾਨਣਾ, ਸਾਰ ਲੈਣੀ} ਸ੍ਰਿਸ਼ਟੀ ਦੀ ਸਾਰ ਲੈਣ ਵਾਲਾ।  
 ਭਣੈ—ਆਖਦਾ ਹੈ। ਭਜੁ—ਸਿਮਰ। ਪਰਮਾਨੰਦੇ—ਪਰਮ ਅਨੰਦ ਮਾਣਨ ਵਾਲੇ ਨੂੰ।4।

ਅਰਥ:- ਹੇ ਮਾਇਆ ਦੇ ਮਾਲਕ ਪ੍ਰਭੂ! ਮੈਂ ਤੈਥੋਂ ਸਦਕੇ ਜਾਂਦਾ ਹਾਂ (ਤੈਥੋਂ ਸਦਕੇ ਜਾਣਾ ਹੀ) ਧੂਪ ਦੀਵੇ ਤੇ ਘਿਉ  
 (ਆਦਿਕ) ਸਮੱਗ੍ਰੀ ਇਕੱਠੇ ਕਰ ਕੇ ਤੇਰੀ ਆਰਤੀ ਕਰਨੀ ਹੈ।1।

ਹੇ ਹਰੀ! ਹੇ ਰਾਜਨ! ਹੇ ਰਾਮ! ਤੇਰੀ ਮਿਹਰ ਨਾਲ (ਮੇਰੇ ਅੰਦਰ) ਸਦਾ (ਤੇਰੇ ਨਾਮ-ਸਿਮਰਨ ਦਾ) ਅਨੰਦ ਮੰਗਲ ਹੋ  
 ਰਿਹਾ ਹੈ।1। ਰਹਾਉ।

ਹੇ ਕਮਲਾਪਤੀ! ਤੂੰ ਨਿਰੰਜਨ ਹੀ ਮੇਰੇ ਲਈ (ਆਰਤੀ ਕਰਨ ਲਈ) ਸੋਹਣਾ ਚੰਗਾ ਦੀਵਾ ਤੇ ਸਾਫ਼ ਸੁਥਰੀ ਵੱਟੀ  
 ਹੈ।2।

ਜੇ ਮਨੁੱਖ ਸਰਬ-ਵਿਆਪਕ ਪਰਮ ਆਨੰਦ-ਰੂਪ ਪ੍ਰਭੂ ਦੇ ਗੁਣ ਗਾਂਦਾ ਹੈ, ਉਹ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ  
 ਉਸ ਦੇ ਮਿਲਾਪ ਦਾ ਆਨੰਦ ਮਾਣਦਾ ਹੈ।3।

ਸੈਣ ਆਖਦਾ ਹੈ—(ਹੇ ਮੇਰੇ ਮਨ!) ਉਸ ਪਰਮ-ਆਨੰਦ ਪਰਮਾਤਮਾ ਦਾ ਸਿਮਰਨ ਕਰ, ਜੇ ਸੋਹਣੇ ਸਰੂਪ ਵਾਲਾ ਹੈ,  
 ਜੇ (ਸੰਸਾਰ ਦੇ) ਡਰਾਂ ਤੋਂ ਪਾਰ ਲੰਘਾਣ ਵਾਲਾ ਹੈ ਤੇ ਜੇ ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ।4।2।

ਨੋਟ:- ਇਸ ਸ਼ਬਦ ਨੂੰ ਗੁਰਮਤਿ ਦੇ ਉਲਟ ਸਮਝਣ ਦਾ ਭੁਲੇਖਾ ਖਾ ਕੇ ਵਿਰੋਧੀ ਸੱਜਣ ਜੀ ਨੇ ਇਸ ਬਾਰੇ ਇਉਂ  
 ਲਿਖਿਆ ਹੈ:

“ਉਕਤ ਸ਼ਬਦ ਦੁਆਰਾ ਭਗਤ ਜੀ ਨੇ ਆਪਣੇ ਗੁਰੂ ਗੁਸਾਈਂ ਰਾਮਾਨੰਦ ਜੀ ਅੱਗੇ ਆਰਤੀ ਉਤਾਰੀ ਹੈ। (‘ਮਦਨ  
 ਮੂਰਤਿ’ ਵਿਸ਼ਨੂ ਜੀ ਹਨ, ਭਗਤ ਜੀ ਪੱਕੇ ਵੈਸ਼ਨਵ ਸਨ) ਪਰੰਤੂ ਗੁਰਮਤਿ ਅੰਦਰ ‘ਗਗਨ ਮੈ ਥਾਲੁ’ ਵਾਲੇ ਸ਼ਬਦ  
 ਵਿਚ ਭਗਤ ਵਾਲੀ ਆਰਤੀ ਦਾ ਖੰਡਨ ਹੈ। ਦੀਵੇ ਮਚਾ ਕੇ ਆਰਤੀ ਕਰਨ ਵਾਲੇ ਮਹਾ ਅਗਿਆਨੀ ਦੱਸੇ ਹਨ।  
 ਨਾਲ ਲੱਗਦੇ ਇਹ ਭੀ ਹੁਕਮ ਹੈ ‘ਕਿਸਨ ਬਿਸਨ ਕਬਹੂੰ ਨ ਧਿਆਉ’। ਇਸ ਕਰ ਕੇ ਸਾਬਤ ਹੋਇਆ ਕਿ ਭਗਤ  
 ਸੈਣ ਜੀ ਦੀ ਰਚਨਾ ਗੁਰੂ-ਆਸ਼ੇ ਦੇ ਉੱਕੀ ਵਿਰੁੱਧ ਹੈ। ”

ਇਸ ਸ਼ਬਦ ਨੂੰ ਗੁਰਮਤਿ ਦੇ ਵਿਰੁੱਧ ਸਮਝਣ ਵਾਲੇ ਸੱਜਣ ਜੀ ਨੇ ਭਗਤ ਜੀ ਬਾਰੇ ਤਿੰਨ ਗੱਲਾਂ ਦੱਸੀਆਂ ਹਨ—

(1) ਇਸ ਸ਼ਬਦ ਦੀ ਰਾਹੀਂ ਸੈਣ ਜੀ ਨੇ ਆਪਣੇ ਗੁਰੂ ਰਾਮਾਨੰਦ ਜੀ ਦੀ ਆਰਤੀ ਉਤਾਰੀ ਹੈ। (2) ਭਗਤ ਜੀ ਪੱਕੇ ਵੈਸ਼ਨੋ ਸਨ। (3) ਦੀਵੇ ਮਚਾ ਕੇ ਆਰਤੀ ਕਰਨ ਵਾਲਾ ਮਹਾਂ ਅਗਿਆਨੀ ਹੈ।

ਪਰ ਅਚਰਜ ਗੱਲ ਇਹ ਹੈ ਕਿ ਇਸ ਸ਼ਬਦ ਵਿਚ ਇਹਨਾਂ ਤਿੰਨਾਂ ਦੂਸ਼ਣਾਂ ਵਿਚੋਂ ਇੱਕ ਭੀ ਨਹੀਂ ਲੱਭਦਾ। ਵਿਚਾਰ ਕੇ ਵੇਖੀਏ:

(1) ਜਿਸ ਦੀ ਉਸਤਤਿ ਇੱਥੇ ਕਰ ਰਹੇ ਹਨ, ਉਸ ਵਾਸਤੇ ਸੈਣ ਜੀ ਨੇ ਹੇਠ-ਲਿਖੇ ਲਫਜ਼ ਵਰਤੇ ਹਨ— ਕਮਲਾਪਤੀ, ਹਰਿ, ਰਾਜਾ ਰਾਮ, ਨਿਰੰਜਨ, ਪੂਰਨ, ਪਰਮਾਨੰਦ, ਮਦਨ-ਮੂਰਤਿ, ਭੈ-ਤਾਰਿ, ਗੋਬਿੰਦ। ਇਹਨਾਂ ਲਫਜ਼ਾਂ ਵਿਚ ਸੈਣ ਜੀ ਦੇ ਗੁਰੂ ਦਾ ਕੋਈ ਜ਼ਿਕਰ ਨਹੀਂ ਹੈ।

ਇਉਂ ਜਾਪਦਾ ਹੈ ਕਿ ਸ਼ੱਕ ਕਰਨ ਵਾਲੇ ਸੱਜਣ ਨੇ ਸ਼ਬਦ ਦੇ ਤੀਜੇ ਬੰਦ ਵਿਚ ਵਰਤੇ ਲਫਜ਼ ‘ਰਾਮਾਨੰਦ’ ਤੋਂ ਉਕਾਈ ਖਾਧੀ ਹੈ। ਇਸ ਤੁਕ ਦਾ ਅਰਥ ਇਉਂ ਹੈ—ਜੇ ਮਨੁੱਖ ਸਰਬ ਵਿਆਪਕ ਪਰਮ ਆਨੰਦ-ਸਰੂਪ ਪ੍ਰਭੂ ਦੇ ਗੁਣ ਗਾਂਦਾ ਹੈ, ਉਹ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਉਸ ਰਾਮ ਦੇ ਮਿਲਾਪ ਦਾ ਆਨੰਦ ਮਾਣਦਾ ਹੈ (ਵੇਖੋ ਸ਼ਬਦ ਦੇ ਨਾਲ ਦਿੱਤੇ ਪਦ-ਅਰਥਾਂ ਨੂੰ)।

(2) ਲਫਜ਼ ‘ਮਦਨ ਮੂਰਤਿ’ ਦੇ ਵਰਤਣ ਤੋਂ, ਭਗਤ ਜੀ ਨੂੰ ਵੈਸ਼ਨਵ ਸਮਝਣ ਵਿਚ ਭੀ ਉਕਾਈ ਹੀ ਖਾਧੀ ਗਈ ਹੈ। ਲਫਜ਼ ‘ਮਦਨ’ ਦਾ ਅਰਥ ਹੈ ‘ਖੇੜਾ, ਖੁਸ਼ੀ, ਹੁਲਾਰਾ ਪੈਦਾ ਕਰਨ ਵਾਲਾ’ (ਵੇਖੋ ਪਦ-ਅਰਥ)।

(3) ਸ਼ਬਦ ਦੇ ਬੰਦ ਨੰ: 1 ਅਤੇ 2 ਤੋਂ ਸੈਣ ਜੀ ਨੂੰ ਦੀਵੇ ਮਚਾ ਕੇ ਆਰਤੀ ਕਰਨ ਵਾਲਾ ਸਮਝਿਆ ਗਿਆ ਹੈ, ਪਰ ਉਹ ਤਾਂ ਆਖਦੇ ਹਨ—ਹੇ ਕਮਲਾਪਤੀ! ਮੈਂ ਤੈਥੋਂ ਸਦਕੇ ਜਾਂਦਾ ਹਾਂ, ਇਹੀ ਧੂਪ, ਦੀਵੇ ਤੇ ਘਿਉ (ਆਦਿਕ) ਸਮੱਗ੍ਰੀ ਇਕੱਠੀ ਕਰ ਕੇ ਤੇਰੀ ਆਰਤੀ ਕਰਨੀ ਹੈ।<sup>1</sup> ਹੇ ਕਮਲਾਪਤੀ! ਤੂੰ ਨਿਰੰਜਨ ਹੀ ਮੇਰੇ ਵਾਸਤੇ (ਆਰਤੀ ਕਰਨ ਲਈ) ਸੋਹਣਾ ਚੰਗਾ ਦੀਵਾ ਤੇ ਸਾਫ਼-ਸੁਥਰੀ ਵੱਟੀ ਹੈ।<sup>2</sup>

ਸੋ, ਘਟ ਤੋਂ ਘਟ ਇਸ ਸ਼ਬਦ ਤੋਂ ਤਾਂ ਇਹ ਸਾਬਤ ਨਹੀਂ ਹੁੰਦਾ ਕਿ ਭਗਤ ਸੈਣ ਜੀ ਦੀ ਰਚਨਾ ਗੁਰੂ ਆਸ਼ੇ ਦੇ ਕਿਤੇ ਰਤਾ ਭੀ ਵਿਰੁੱਧ ਹੈ।